

ਰਾਮਕਲੀ ਮਹਲਾ ੩ ॥

Raamkalee, Third Mehl:

ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੁਝਿ ਬੁਝਾਈ ॥੧॥

The treasure of devotional worship is revealed to the Gurmukh; the True Guru has inspired me to understand this understanding. ||1||

ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥

O Saints, the Gurmukh is blessed with glorious greatness. ||1||Pause||

ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥

Dwelling always in Truth, celestial peace wells up; sexual desire and anger are eliminated from within. ||2||

ਆਪੁ ਛੇਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥

Eradicating self-conceit, remain lovingly focused on the Naam, the Name of the Lord; through the Word of the Shabad, burn away possessiveness. ||3||

ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥

By Him we are created, and by Him we are destroyed; in the end, the Naam will be our only help and support. ||4||

ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥

He is ever-present; don't think that He is far away. He created the creation. ||5||

ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥

Deep within your heart, chant the True Word of the Shabad; remain lovingly absorbed in the True Lord. ||6||

ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥

The Priceless Naam is in the Society of the Saints; by great good fortune, it is obtained. ||7||

ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥

Do not be deluded by doubt; serve the True Guru, and keep your mind steady in one place. ||8||

ਬਿਨੁ ਨਾਵੈ ਸਭ ਭੁਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥

Without the Name, everyone wanders around in confusion; they waste away their lives in vain. ||9||

ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥

Yogi, you have lost the Way; you wander around confused. Through hypocrisy, Yoga is not attained. ||10||

ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥

Sitting in Yogic postures in the City of God, through the Word of the Guru's Shabad, you shall find Yoga. ||11||

ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥

Restrain your restless wanderings through the Shabad, and the Naam will come to dwell in your mind. ||12||

ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥

This body is a pool, O Saints; bathe in it, and enshrine love for the Lord. ||13||

ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥

Those who cleanse themselves through the Naam, are the most immaculate people; through the Shabad, they wash off their filth. ||14||

ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥

Trapped by the three qualities, the unconscious person does not think of the Naam; without the Name, he wastes away. ||15||

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥

The three forms of Brahma, Vishnu and Shiva are trapped in the three qualities, lost in confusion. ||16||

ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥

By Guru's Grace, this triad is eradicated, and one is lovingly absorbed in the fourth state. ||17||

ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥

The Pandits, the religious scholars, read, study and discuss the arguments; they do not understand. ||18||

ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥

Engrossed in corruption, they wander in confusion; who can they possibly instruct, O Siblings of Destiny? ||19||

ਭਗਤ ਜਨਾ ਕੀ ਉਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥

The Bani, the Word of the humble devotee is the most sublime and exalted; it prevails throughout the ages. ||20||

ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥

One who is committed to this Bani is emancipated, and through the Shabad, merges in Truth. ||21||

ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥

One who searches the village of the body, through the Shabad, obtains the nine treasures of the Naam. ||22||

ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥

Conquering desire, the mind is absorbed in intuitive ease, and then one chants the Lord's Praises without speaking. ||23||

ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥

Let your eyes gaze upon the Wondrous Lord; let your consciousness be attached to the Unseen Lord. ||24||

ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥

The Unseen Lord is forever absolute and immaculate; one's light merges into the Light. ||25||

ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੁਝ ਬੁਝਾਈ ॥੨੬॥

I praise my Guru forever, who has inspired me to understand this true understanding. ||26||

ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

Nanak offers this one prayer: through the Name, may I find salvation and honor. ||27||2||11||